

21ਵੀਂ ਸਦੀ ਦੀ ‘ਪਾਵਰ ਵੂਮੈਨ’ ਦਾ ਯਥਾਰਥ

ਪਰਮਿੰਦਰ ਕੌਰ ਸਵੈਚ

ਅੰਤਰਰਾਸ਼ਟਰੀ ਔਰਤ ਦਿਵਸ ਦੇ ਦਿਨ ਤੇ 21ਵੀਂ ਸਦੀ ਵਿੱਚ ਔਰਤ ਦੀ ਅਜ਼ਾਦੀ ਨੂੰ ਸਹਮਣੇ ਰੱਖਿਆਂ ਬਹੁਤ ਸਾਰੇ ਸਵਾਲ ਪੈਦਾ ਹੁੰਦੇ ਹਨ। ਔਰਤ ਦੀ ਅੱਜ ਦੀ ਸਥਿਤੀ ਕੀ ਹੈ? ਕੀ ਉਹ ਅਜ਼ਾਦ ਹੈ? ਉਸਦੀ ਅੱਜ ਦੀ ਦਸ਼ਾ ਤੇ ਦਿਸ਼ਾ ਕੀ ਹੈ? ਕੀ ਉਸਨੂੰ ਸਾਰੇ ਹੱਕ ਹਾਸਲ ਹਨ? ਕੀ ਉਸਦੀ ਲੜਾਈ ਖਤਮ ਹੋ ਗਈ ਹੈ? ਕੀ ਅੱਜ ਦੀ “ਪਾਵਰ ਵੂਮੈਨ” ਆਪਣੀ ਮੰਜਲ ਤੇ ਪਹੁੰਚ ਗਈ ਹੈ? ਅੱਜ ਦੇ ਦਿਨ ਤੇ ਇਹ ਸਾਰੇ ਸਵਾਲ ਸਾਡੇ ਲਈ ਚੱਠੇ ਹਨ।

ਅੱਜ ਜਦੋਂ ਅਸੀਂ ਆਪਣੇ ਆਲੇ ਦੁਆਲੇ ਨਜ਼ਰ ਮਾਰਦੇ ਹਾਂ ਤਾਂ ਲੱਗਦਾ ਇਉਂ ਹੈ ਕਿ ਔਰਤ ਅਜ਼ਾਦ ਹੋ ਗਈ ਹੈ ਤੇ ਕਈ ਥਾਵਾਂ ਤੇ ਤਾਂ ਮਰਦਾਂ ਨਾਲੋਂ ਵੀ ਉਚ ਅਹੁਦਿਆਂ ਤੇ ਬੈਠੀ ਹੈ। ਜਿਹੜੀ ਔਰਤ ਪਿਛਲੇ ਸਮੇਂ ਵਿੱਚ ਘਰ ਬੈਠ ਕੇ ਬੱਚੇ ਪਾਲਦੀ ਸੀ, ਪਰਿਵਾਰ ਦੀਆਂ ਸੁੱਖ ਸਹੂਲਤਾਂ ਦਾ ਖਿਆਲ ਰੱਖਦੀ ਸੀ ਤੇ ਇੱਕ ਯੂਨਿਟ ਦੇ ਤੌਰ ਤੇ ਕੰਮ ਕਰ ਰਹੀ ਸੀ, ਬਜ਼ਾਰ ਨੇ ਹੁਣ ਉਹਦੀ ਕਿਰਤ ਦਾ ਬਹੁਤਾ ਹਿੱਸਾ ਮੰਡੀ ਦੀ ਭੱਠ ਵਿੱਚ ਭੋਕ ਦਿੱਤਾ ਹੈ। ਔਰਤ ਦੀ ਕਿਰਤ ਸ਼ਕਤੀ ਦੇ ਮੁਆਵਜੇ ਨੂੰ ਹੀ ਔਰਤ ਦੀ ਅਜ਼ਾਦੀ ਦਾ ਨਾਂ ਦਿੱਤਾ ਜਾ ਰਿਹਾ ਹੈ ਜਦਕਿ ਹੁਣ ਉਹ ਦੁਹਰਾ ਸੰਤਾਪ ਹੰਦਾ ਰਹੀ ਹੈ। ਜੇ ਸਿਰਫ ਬਾਹਰ ਜਾ ਕੇ ਕੰਮ ਕਰਨ ਨੂੰ ਅਜ਼ਾਦੀ ਕਹੀਏ ਤਾਂ ਗਰੀਬ ਔਰਤਾਂ ਮੁੱਢ ਤੋਂ ਹੀ ਖੇਤਾਂ ਵਿੱਚ, ਸੜਕਾਂ ਤੇ ਰੋੜੀ ਕੁੱਟਚੀਆਂ, ਇਮਾਰਤਾਂ ਲਈ ਇੱਟਾਂ ਗਾਰਾਂ ਢੋਹਦੀਆਂ ਦੇਖੀਆਂ ਜਾ ਸਕਦੀਆਂ ਹਨ, ਕੀ ਉਸਨੂੰ ਵੀ ਅਜ਼ਾਦੀ ਦਾ ਨਾਂ ਦੇਵਾਂਗੇ?

ਔਰਤ ਦੀ ਕਿਰਤ ਸ਼ਕਤੀ ਦਾ ਲਾਭ ਉਠਾਉਂਦੇ ਹੋਏ ਪੂੰਜੀਵਾਦੀ ਸਮਾਜ ਵਿੱਚ 45% ਔਰਤਾਂ ਵਿੱਚੋਂ ਸਿਰਫ 1% ਔਰਤ ਹੀ ਸਮਾਜ ਦੀ ਨੁਮਾਇੰਦਗੀ ਕਰਦੀ ਹੈ ਬਾਕੀ ਤਾਂ ਛੋਟੇ ਛੋਟੇ ਕੰਮਾਂ ਤੇ ਘੱਟ ਤਨਖਾਹ ਨਾਲ ਆਰਥਿਕ ਲੋੜਾਂ ਦੀ ਪੂਰਤੀ ਲਈ ਜਿਹੜੀਆਂ ਖਪਤਵਾਦ ਨੇ ਲੋੜ ਤੋਂ ਵੱਧ ਵਧਾ ਦਿੱਤੀਆਂ ਹਨ ਉਹਨਾਂ ਲਈ ਹਰ ਵਕਤ ਭੱਜੀ ਨਠੀ ਦਿਖਾਈ ਦੇ ਰਹੀ ਹੈ। ਇਸ ਦੂਹਰੀ ਕਿਰਤ ਦੇ ਬਾਵਜੂਦ ਵੀ ਸਾਡੇ ਸਮਾਜ ਦੀ ਸੰਕੀਰਣ, ਪ੍ਰੰਪਰਾਵਾਦੀ ਤੇ ਸੰਸਾਰੀਕਰਣ ਸੋਚ ਨੇ ਭਰ੍ਹਣ ਹੱਤਿਆ, ਬਲਾਤਕਾਰ, ਔਰਤਾਂ ਦੇ ਕਤਲ, ਅਣਖ ਕਾਰਣ ਮੌਤਾਂ, ਵਿਆਹ ਵੇਲੇ ਖਰਦੇ, ਮੂੰਹ ਮੰਗਿਆਂ ਦਾਜ ਦੀਆਂ ਲਿਸਟਾਂ, ਵੇਸਵਾਗਮਨੀ, ਔਰਤ ਦਾ ਬਜ਼ਾਰੀਕਰਣ ਤੇ ਹਿੱਸਾਤਮਿਕ ਘਟਨਾਵਾਂ ਆਦਿ ਵਿੱਚ ਕਮੀ ਹੋਣ ਦੀ ਥਾਂ ਤੇ ਵਾਪਾ ਹੀ ਕੀਤਾ। ਇਹ ਔਰਤ ਦੀ ਤਰੱਕੀ ਨਹੀਂ ਸਗੋਂ ਸ਼ੋਸ਼ਣ ਦੀਆਂ ਮਿਸਾਲਾਂ ਹਨ। ਸ਼ੋਸ਼ਣ ਤੇ ਅਧਾਰਤ ਸਮਾਜ ਕਦੇ ਵੀ ਬਗ਼ਬਾਰਤਾ ਦਾ ਲੁੱਟ ਰਹਿਤ ਸਮਾਜ ਨਹੀਂ ਹੋ ਸਕਦਾ। ਜਿਸ ਸਮਾਜ ਦੀ ਅੱਧੀ ਅਬਾਦੀ ਨਾਲ ਇਹ ਕੁੱਝ ਵਾਪਰ ਰਿਹਾ ਹੈ ਉਸ ਸਮਾਜ ਦਾ ਅਜ਼ਾਦ ਹੋਣਾ ਨਾਮੁਕਿਨ ਹੈ। ਇਹ ਮਸਲਾ ਇੱਕਲੀ ਔਰਤ ਦੀ ਅਜ਼ਾਦੀ ਦਾ ਨਹੀਂ ਸਗੋਂ ਮਨੁੱਖ ਦੀ ਅਜ਼ਾਦੀ ਦਾ ਹੈ ਕਿਉਂਕਿ ਇਹ ਸਮਾਜ ਦੋ ਜਮਾਤਾਂ ਵਿੱਚ ਵੰਡਿਆ ਹੋਇਆ ਹੈ। ਇੱਕ ਲੁੱਟਣ ਵਾਲੀ ਤੇ ਦੂਜੀ ਲੁੱਟ ਖਾਣ ਵਾਲੀ। ਜਿਨ੍ਹਾਂ ਚਿਰ ਮਨੁੱਖ ਦੀ ਮਨੁੱਖ ਹੱਥਾਂ ਲੁੱਟ ਖਤਮ ਨਹੀਂ ਹੁੰਦੀ ਉਨ੍ਹਾਂ ਚਿਰ ਔਰਤ ਕਦੇ ਵੀ ਅਜ਼ਾਦ ਨਹੀਂ ਹੋ ਸਕਦੀ।

ਔਰਤ ਨੂੰ ਰਾਜਨੀਤੀ, ਧਰਮ, ਸਮਾਜ, ਪ੍ਰੰਪਰਾ, ਸਭਿਆਚਾਰ ਤੇ ਆਰਥਿਕ ਤਾਣੇ ਬਾਣੇ ਨੇ ਜਗੀਰੂ ਨਿੱਜੀ ਜਾਇਦਾਦ ਦੇ ਚੰਗਲ ਵਿੱਚੋਂ ਕੱਢ ਕੇ ਬਜ਼ਾਰੀਕਰਣ ਵੱਲ ਧੱਕ ਦਿੱਤਾ ਹੈ। ਜਿਸਦੇ ਸਿੱਟੇ ਵਜੋਂ ਉਸਦੇ ਸਿਰ ਜੁੰਮੇਵਾਰੀਆਂ ਦੀ ਪੰਡ ਵਧਣ ਲੰਗੀ ਹੈ ਤੇ ਉਹ ਨਵੀਂ ਕਿਸਮ ਦੀ ਗੁਲਾਮੀ ਵਿੱਚ ਧੱਸਣ ਲੱਗੀ ਹੈ। ਅਸੀਂ ਸਮਾਜ ਵਿੱਚ ਚਾਰ ਤਰ੍ਹਾਂ ਦੀ ਔਰਤ ਪ੍ਰੰਮਦੀ ਦੇਖ ਸਕਦੇ ਹਾਂ। ਇੱਕ ਤਾਂ ਤਰ੍ਹਾਂ ਤਰ੍ਹਾਂ ਦੇ ਮੇਅ-ਕੱਪ ਨਾਲ ਸਜੀ ਸੰਵਰੀ, ਦੁਬਲੀ ਪਤਲੀ, ਸੰਪੂਰਨ ਬਾਰਬੀ ਡੌਲ ਜਿਹੀ, ਦੂਸਰੀ ਬਰੈਂਡ ਨੇਮ ਕੱਪੜੇ, ਖਾਣੇ, ਸਾਬਣ, ਸੈਪੂ, ਖਿਡੋਣੇ, ਬਿਸਕੁੱਟ ਆਦਿ ਖ੍ਰੀਦਦੀ ਸੁਪਰ ਮੰਮੀ ਤੇ ਤੀਸਰੀ ਕਲਰਕ, ਸੇਲਜ਼ ਗਰਲ, ਮਾਡਲ, ਕੰਮਪਿਊਟਰ ਅਪਰੇਟਰ, ਸਟੈਨੋ, ਏਅਰ ਹੋਸਟੈਂਸ, ਟੀਚਰ, ਡਾਕਟਰ ਆਦਿ ਤੇ ਚੌਥੀ ਇੰਡਸਟਰੀਅਲ ਵਰਕਰ, ਡਿਜ਼-ਵਾਸ਼ਰ ਤੇ ਫਾਰਮ ਵਰਕਰ ਆਦਿ ਹੇਠਲੇ ਕੰਮਾਂ ਵਾਲੀ ਪਰ ਚਾਰੇ ਵਰਗ ਦੀਆਂ ਔਰਤਾਂ ਨੂੰ ਬੋਸ ਦੀਆਂ ਲਿੜਕਾਂ, ਘਰੇਲੂ ਕਲੇਸ਼, ਟੈਨਸ਼ਨ ਤੇ ਸ਼ੋਸ਼ਣ ਦਾ ਸ਼ਿਕਾਰ ਤਾਂ ਹੋਣਾ ਹੀ ਪੈਂਦਾ ਹੈ ਪਰ ਇਸਦੇ ਢੰਗ ਤਰੀਕੇ ਕੈਟਾਗੀਰੀ ਦੇ ਮੁਤਾਬਕ ਬਦਲ ਜਾਂਦੇ ਹਨ।

ਇਸ ਤਰ੍ਹਾਂ ਔਰਤ ਦੀ ਕਿਰਤ ਸ਼ਕਤੀ ਵਿੱਚ ਹਿੱਸੇਦਾਰੀ ਤਾਂ ਵਧੀ ਹੈ ਪਰ ਉਸਦੀ ਫੈਸਲੇ ਲੈਣ ਦੀ ਸਮਰੱਥਾ, ਅਜ਼ਾਦ ਵਿਚਰਣ ਦਾ ਹੌਸਲਾ ਅਤੇ ਸਿਰਜਣਸ਼ੀਲਤਾ ਘਟੀ ਹੈ। ਉਹ ਵੀ ਪੂੰਜੀਵਾਦ ਵਲੋਂ ਪਾਏ ਆਰਥਿਕ ਵਾਧੇ ਦੇ ਭਰਮ ਵਿੱਚ ਸ਼ਾਮਲ ਹੋ ਕੇ ਆਪਣੇ ਫਰਜ਼ਾਂ, ਹੱਕਾਂ ਤੇ ਹੈਸੀਅਤ ਨੂੰ ਗਵਾ ਕੇ ਸੰਸਾਰੀਕਰਣ ਦੀ ਮੰਡੀ ਵਿੱਚ ਅਨੱਸ਼ਾਸਤ ਤੇ ਵਿਸਥਾਪਤ ਹੋਣ ਲਈ ਮਜ਼ਬੂਰ ਹੋ ਰਹੀ ਹੈ। ਇਸ ਭਰਮ ਦੇ ਤਹਿਤ ਯੋਨਾਵੱਧ ਢੰਗ ਨਾਲ ਖਪਤਵਾਦੀ ਸਭਿਆਚਾਰ ਪ੍ਰੋਸਿਆ ਜਾ ਰਿਹਾ ਹੈ ਜਿਸ ਨਾਲ ਜਗੀਰੂ ਮਾਨਸਿਕਤਾ ਤੇ ਭੋਗਵਾਦੀ ਮਾਨਸਿਕਤਾ ਆਪਸ ਵਿੱਚ ਰਲਗੱਡ ਹੋ ਗਈਆਂ ਹਨ। ਔਰਤ ਹੁਣ ਮੰਡੀ ਵਿੱਚ ਕੰਮ ਕਰਨ ਸਦਕਾ ਮੇਅਕੱਪ, ਕੱਪੜੇ, ਪਰਸ ਅਤੇ ਜੁੜੀਆਂ ਦੀ ਚੋਣ ਵਿੱਚ ਹੀ ਉਲੜੀ ਨਜ਼ਰ ਆਉਂਦੀ ਹੈ ਉਸਦੀ ਨੈਤਿਕਤਾ, ਸੂਝ, ਸਿਆਣਪ, ਸਹਿਣਸ਼ੀਲਤਾ, ਜਦੋਜਹਿਦ ਤੇ ਰਚਨਾਤਮਿਕ ਸ਼ਕਤੀ ਉਸ ਵਿੱਚੋਂ ਗਾਇਬ ਹੋ ਰਹੀਆਂ ਹਨ ਕਿਉਂਕਿ ਉਹ ਰਾਜਨੀਤਿਕ, ਸਮਾਜਿਕ, ਸਭਿਆਚਾਰਕ, ਧਾਰਮਿਕ ਅਤੇ ਆਰਥਿਕ ਗੁਲਾਮੀ ਦੇ ਪ੍ਰਭਾਵ ਹੇਠ ਜੀਅ ਰਹੀ ਹੈ।

ਸਮਾਜ ਦੇ ਵਿੱਚ ਉਸਰੀਆਂ ਉਹ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਜਿਹੜੀਆਂ ਨੈਤਿਕਤਾ, ਮਨੁੱਖਤਾ, ਧਰਮ ਜਾਂ ਰੱਬ ਪੂਜਕ, ਚੰਗਿਆਈ, ਪੁੰਨ-ਦਾਨ, ਸੇਵਾ-ਭਾਵਨਾ, ਮੁਕਤੀ, ਬੱਚਾ ਪ੍ਰਦਾਨ, ਉਜਲਾ ਭਵਿੱਖ ਆਦਿ ਦਾ ਪ੍ਰਚਾਰ ਕਰਕੇ ਦਹਿਜ਼ਤ ਤੇ ਅਸਰੁੱਖਿਆ ਦਾ ਮਾਹੌਲ ਪੈਦਾ ਕਰਕੇ ਲਿੰਗਕ ਸ਼ੋਸ਼ਣ ਵਿੱਚ ਵਾਧਾ ਕਰਦੀਆਂ ਹਨ ਜਿਵੇਂ ਮੰਦਰਾਂ, ਗੁਰਦਵਾਰਿਆਂ, ਚਰਚਾਂ ਤੇ ਮਸੀਤਾਂ ਜਾਂ ਹੋਰ ਸੰਗਠਨਾਂ ਜਿਨ੍ਹਾਂ ਨੂੰ ਕਾਰਪੋਰੇਸ਼ਨਾਂ ਦੀਆਂ ਹੱਥਠੋਕਾ ਸਰਕਾਰਾਂ ਗਰਾਂਟਾਂ ਦੇ ਪੱਠੇ ਪਾ ਕੇ ਉਹਨਾਂ ਦੀਆਂ ਮਨਆਈਆਂ ਵਿੱਚ ਵਾਧਾ ਕਰਦੀਆਂ ਹਨ ਉਹ ਆਮ ਲੋਕਾਂ ਲਈ ਹੋਰ ਵੀ ਘਾਤਕ ਸਿੱਧ ਹੁੰਦੀਆਂ ਹਨ। ਜਿਵੇਂ ਐਬਸਫੋਰਡ ਦੇ ਮੰਦਰ ਦੇ ਪੁਜਾਰੀ ਦੀ ਮਿਸਾਲ ਸਾਡੇ ਸਾਹਮਣੇ ਹੈ ਤੇ ਅਨੇਕਾਂ ਹੀ ਡੇਰਿਆਂ ਵਿੱਚ ਹੋਣ ਵਾਲੇ ਕੁਕਰਮ।

ਬੇਸ਼ੱਕ ਵਿਕਸਿਤ ਦੇਸ਼ਾਂ ਵਿੱਚ ਇਹ ਸਾਰਾ ਕੁਝ ਬਹੁਤੀ ਵਾਰ ਸਾਨੂੰ ਅੱਖਾਂ ਪਰੋਖੇ ਰਹਿੰਦਾ ਹੈ ਪਰ ਜਦੋਂ ਇਸਦੀ ਫੂੰਘਾਈ ਵਿੱਚ ਜਾਓ ਤਾਂ ਦੇਖਦੇ ਹਾਂ ਕਿ ਇਹਨਾਂ ਸਭਿਆ ਸਮਾਜਾਂ ਵਿੱਚ ਵੀ ਉਚ ਅਹੁਦਿਆਂ ਵਾਲੀ ਔਰਤ ਤੇ ਅਵਾਜ਼ੇ ਕਸਾਣੇ ਇੱਕ ਮਾਮੂਲੀ ਗੱਲ ਹੀ ਸਮਝੀ ਜਾਂਦੀ ਹੈ। ਕਨੇਡਾ ਵਰਗੇ ਦੇਸ਼ ਵਿੱਚ ਵੀ ਆਏ ਦਿਨ ਔਰਤਾਂ ਤੇ ਹੋ ਰਹੇ ਜੁਲਮਾਂ ਦੇ ਅੰਕੜੇ ਦਿਨ ਵੱਧ ਰਹੇ ਹਨ। ਪੰਜਾਬੀ ਕਮਿਊਨਿਟੀ ਵਿੱਚ ਕਿੰਨੀਆਂ ਹੀ ਔਰਤਾਂ ਦੇ ਕਤਲ ਹੋ ਚੁੱਕੇ ਹਨ। ਇਹ ਹਿੰਸਾ ਦੇ ਕਾਰਣ ਵੀ ਮਨੁੱਖ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਇਹਦੇ ਕਾਰਣ ਦਾਜ ਲੈਣ ਦੇਣ, ਬਾਹਰਲੇ ਦੇਸ਼ਾਂ ਨੂੰ ਜਾਣ ਦੇ ਸੁਪਨੇ ਪੂਰੇ ਕਰਨ ਲਈ ਅਣਜੋੜ ਵਿਆਹ, ਲੋਕਾਂ ਵਿੱਚ ਨਸ਼ਿਆਂ ਦੇ ਵਧਣ ਨਾਲ ਖਰਚਿਆਂ ਦਾ ਵਧਣਾ, ਸੌਅਾਪ ਦੇ ਝਾਂਸੇ ਵਿੱਚ ਆਉਣਾ ਤੇ ਆਮਦਨੀ ਦੇ ਘਟਣ ਨਾਲ ਆਪਸੀ ਤਣਾਓ ਦਾ ਵਧਣਾ ਹੀ ਮੁੱਖ ਕਾਰਣ ਹਨ।

ਕਨੇਡਾ ਦੀ ਸਰਕਾਰ ਵੀ ਉਹੀ ਔਰਤ ਜਿਹੜੀ ਬਾਹਰ ਕੰਮ ਕਰਕੇ ਅਉਂਦੀ ਹੈ ਉਸਨੂੰ ਹੀ ਬੱਚਾ ਪੈਦਾ ਕਰਨ ਵੇਲੇ ਮੈਟਰਨੀਟੀ ਵਜੋਂ ਮੁਆਵਜ਼ਾ ਦਿੰਦੀ ਹੈ ਪਰ ਜਿਹੜੀ ਔਰਤ ਘਰ ਰਹਿ ਕੇ ਆਪਣੇ ਬੱਚੇ ਡੇ ਕੇਅਰਾਂ ਨਾਲੋਂ ਵਧੀਆ ਤਰੀਕੇ ਨਾਲ ਪਾਲਦੀ ਹੈ ਜੋ ਦੇਸ਼ ਦਾ ਕੱਲ ਦਾ ਭਵਿੱਖ ਹਨ ਉਹਨੂੰ ਕਿਸੇ ਕਿਸਮ ਦੀ ਮੱਦਦ ਨਹੀਂ ਕਰਦੀ ਕਿਉਂਕਿ ਉਹ ਘਰ ਰਹਿ ਕੇ ਬੱਚੇ ਪਾਲਣ ਨੂੰ ਕੋਈ ਗਿਣਤੀ ਦਾ ਕੰਮ ਹੀ ਨਹੀਂ ਗਿਣਦੇ ਸਗੋਂ ਬਜ਼ਾਰ ਵਿੱਚ ਸ਼ਾਮਲ ਹੋ ਕੇ ਡੇ ਕੇਅਰ ਖੋਲ੍ਹਣ ਵਾਲਿਆਂ ਨੂੰ ਸਰਕਾਰਾਂ ਵੱਡੀਆਂ ਵੱਡੀਆਂ ਗਰਾਂਟਾਂ ਦਿੰਦੀਆਂ ਹਨ, ਇਹ ਔਰਤ ਨਾਲ ਹੋ ਰਹੀ ਧੋਖਾਪੜੀ ਨਹੀਂ ਤਾਂ ਹੋਰ ਕੀ ਹੈ।

ਕੰਮ ਦੀ ਚੋਣ ਸਮੇਂ ਵੀ ਔਰਤ ਨੂੰ ਮਰਦ ਦੇ ਮੁਕਾਬਲੇ ਦੂਜੇ ਦਰਜੇ ਵਿੱਚ ਰੱਖਿਆ ਜਾਂਦਾ ਹੈ ਤੇ ਘੱਟ ਤਨਖਾਹ ਦਿੱਤੀ ਜਾਂਦੀ ਹੈ। ਫਿਰ ਕੰਵਾਰੀ ਕੜੀ ਨੂੰ ਕੰਮਾਂ ਵਿੱਚ ਪਹਿਲ ਦੇ ਕੇ ਮਮਤਾ ਦਾ ਵਰਦਾਨ ਦੇਣ ਵਾਲੀ ਔਰਤ ਦੀ ਬੇਇਜ਼ਤੀ ਕੀਤੀ ਜਾਂਦੀ ਹੈ ਅਤੇ ਖਿਆਲ ਕੀਤਾ ਜਾਂਦਾ ਹੈ ਕਿ ਕੰਵਾਰੀ ਕੜੀ ਕੰਮ ਤੋਂ ਛੁੱਟੀ ਨਹੀਂ ਲਵੇਗੀ, ਉਹਨਾਂ ਵਿੱਚ ਕਰਦੀ ਹੈ, ਕੰਮ ਤੋਂ ਕੱਢਣ ਦੇ ਡਰਾਵੇ ਨਾਲ ਸ਼ੋਸ਼ਣ ਦਾ ਸ਼ਿਕਾਰ ਅਸਾਨੀ ਨਾਲ ਹੋ ਸਕਦੀ ਹੈ। ਬਹੁਤੀ ਵਾਰ ਉਸਨੂੰ ਵੱਧ ਤਨਖਾਹ ਦਾ ਲਾਲਚ ਦੇ ਕੇ ਜਾਂ ਤਰੱਕੀ ਦੇ ਕਰੀਅਰ ਵਿੱਚ ਵਾਧੇ ਦਾ ਭਰੋਸਾ ਦੇ ਕੇ ਬੈਂਸ ਆਪਣੀ ਜੀ-ਜੁਗਰੀ ਕਰਵਾਉਂਦੇ ਹਨ। ਕਈ ਵਾਰ ਉਹ ਯੋਨ ਸ਼ੋਸ਼ਣ, ਛੇੜਖਾਨੀ, ਫਿਰਕੇਬਾਜ਼ੀ ਸੁਣਨ ਲਈ ਸੰਭੇਗ ਕਰਨ ਲਈ ਵੀ ਮਜ਼ਬੂਰ ਕੀਤੀ ਜਾਂਦੀ ਹੈ। ਅੱਜ ਦੀ ਔਰਤ ਇਹ ਚੁੱਪ ਚਪੀਤਾ ਸਹਿਣ ਕਰ ਰਹੀ ਹੈ ਕਿਉਂਕਿ ਉਹ ਵੀ ਪੈਸੇ ਦੀ ਦੌੜ ਵਿੱਚ ਪਿੱਛੇ ਨਹੀਂ ਰਹਿਣਾ ਚਾਹੁੰਦੀ। ਇਹ ਪਾਵਰ ਵੂਸੈਨ ਜੋ ਸਾਰੀ ਦਿਹਾੜੀ ਬਾਹਰ ਕੰਮ ਕਰਕੇ ਸ਼ਾਮ ਨੂੰ ਘਰ ਆ ਕੇ ਰਸੋਈ ਤੇ ਬੱਚਿਆਂ ਦੇ ਕੰਮਾਂ ਵਿੱਚ ਜੁੱਟ ਜਾਂਦੀ ਹੈ। ਇਹ ਹੈ ਅਸਲੀ ਤਸਵੀਰ ਪਾਵਰ ਵੂਸੈਨ ਦੀ।

ਇਸ ਆਲਮੀਕਰਣ ਦੇ ਯੁੱਗ ਵਿੱਚ ਵੱਡੀਆਂ ਵੱਡੀਆਂ ਕਾਰਪੋਰੇਸ਼ਨਾਂ ਉਪਭੋਗੀ ਵਸਤਾਂ ਦੇ ਇਸ਼ਤਿਹਾਰ ਦੇ ਕੇ ਔਰਤ ਦੀ ਨਗਨਤਾ ਨੂੰ ਸ਼ਰੋਆਮ ਬਜ਼ਾਰ ਵਿੱਚ ਵੇਚਦੀਆਂ ਹਨ। ਔਰਤ ਦੇ ਕੁਦਰਤੀ ਸੁਹੱਪਣ ਨੂੰ ਅੱਖਾਂ ਪਰੋਖੇ ਕਰਕੇ ਬਾਹਰੀ ਸੁੰਦਰਤਾ ਲਈ ਆਪਣਾ ਪ੍ਰੋਡਕਟ ਵੇਚਣ ਲਈ ਮੈਨੀਕਿਊਰ, ਪੈਡੀਕਿਊਰ, ਫੇਸੀਅਲ ਆਦਿ ਦੇ ਫਾਈਦੇ ਦੱਸ ਕੇ ਨਾਮਵਰ ਔਰਤਾਂ ਜਿਵੇਂ ਵਿਸ਼ਵ ਸੁੰਦਰੀਆਂ, ਪ੍ਰਸਿੱਧ ਮਾਡਲ ਜਾਂ ਫਿਲਮੀ ਸਿਤਾਰਿਆਂ ਤੋਂ ਇਸ਼ਤਿਹਾਰਬਾਜ਼ੀ ਕਰਵਾ ਕੇ ਅੰਨ੍ਹੇਵਾਹ ਉਪਭੋਗਵਾਦ ਫੈਲਾ ਕੇ ਅਸਿੱਧੇ ਰੂਪ ਵਿੱਚ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸਦਾ ਅੰਦਾਜ਼ਾ ਹਜ਼ਾਰਾਂ ਅਰਬ ਡਾਲਰ ਦੀ ਡਾਈਟਿੰਗ ਤੇ ਕਾਸਮੈਟਿਕ ਇੰਡਸਟਰੀ ਤੋਂ ਲਾਇਆ ਜਾ ਰਿਹਾ ਹੈ। ਮੀਡੀਏ ਦੇ ਅਜਿਹੇ ਪ੍ਰਸਾਰਣਾ ਸਦਕਾ ਹਜ਼ਾਰਾਂ ਲੜਕੀਆਂ ਇਸ ਦੀ ਗ੍ਰਿਡ ਵਿੱਚ ਆ ਰਹੀਆਂ ਹਨ। ਜੋ ਪੜ੍ਹੀਆਂ ਲਿਖੀਆਂ ਔਰਤਾਂ ਜੋ ਨਾਰੀ ਮੁਕਤੀ ਦਾ ਝੰਡਾ ਬੁੰਦ ਕਰ ਸਕਦੀਆਂ ਹਨ ਤੇ ਸਮਾਜ ਵਿੱਚ ਫੈਲੇ ਔਰਤ ਸ਼ੋਸ਼ਣ ਦੇ ਖਿਲਾਫ਼ ਉਠ ਸਕਦੀਆਂ ਹਨ ਉਹ ਅੱਜ ਘਰੇ ਘਰੀ ਟੀ. ਵੀ., ਕੰਮਪਿਊਟਰਾਂ ਦੇ ਪਰਦੇ ਤੇ ਇਹ ਬੇਲੋੜੀਆਂ ਵਸਤਾਂ ਵੇਚਦੀਆਂ ਜਾਂ ਖ੍ਰੀਦੀਆਂ ਨਜ਼ਰ ਆਉਂਦੀਆਂ ਹਨ।

ਇਸ ਸਭਿਆ ਸਮਾਜ ਵਿੱਚ ਹੀ ਵੇਸਵਾਗਮਨੀ ਨੂੰ ਸੈਕਸ ਵਰਕਰ ਦਾ ਨਾਂ ਦੇ ਕੇ ਸਨਮਾਨਿਆ ਜਾ ਰਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਇਹ ਕੰਮ ਕਰ ਸਕਦੀ ਹੈ। ਔਰਤ ਦੀ ਮਜ਼ਬੂਰੀ ਪਿੱਛੇ ਸੰਸਾਰ ਦੇ ਵਿੱਚ ਸੈਕਸ ਇੰਡਸਟਰੀ ਜੋ ਅਰਬਾਂ ਕਰੋੜਾਂ ਦਾ ਉਤਪਾਦਨ ਕਰ ਰਹੀ ਹੈ ਉਸਦਾ ਜ਼ਿਕਰ ਨਹੀਂ ਕੀਤਾ ਜਾਂਦਾ ਸਗੋਂ ਔਰਤ ਨੂੰ ਬਦਨਾਮ ਕਰਕੇ ਉਸਦੀ ਮਰਜ਼ੀ ਦਾ ਮੁਲੰਮਾ ਚਾੜ੍ਹ ਕੇ ਉਸਦੀ ਸਰੀਰਕ ਤੇ ਮਾਨਸਿਕ ਤਾਕਤ ਨੂੰ ਨਸ਼ਿਆਂ ਦੇ ਬਲ ਤੇ ਵਰਤ ਕੇ ਬਾਅਦ ਵਿੱਚ ਵੱਡੇ ਵੱਡੇ ਸ਼ਹਿਰਾਂ ਵਿੱਚ ਮੰਗਤੀਆਂ ਬਣਾ ਕੇ ਛੱਡ ਦਿੱਤਾ ਜਾਂਦਾ ਹੈ। ਜਿੱਥੇ ਔਰਤ ਨੂੰ ਪਹਿਲਾਂ ਹੀ ਦੂਜੇ ਦਰਜੇ ਦੀ ਸ਼ਹਿਰੀ ਮੰਨਿਆ ਜਾਂਦਾ ਹੈ ਉਥੇ ਅਗਰ ਉਹ ਜਾਤ-ਪਾਤ, ਦਲਿਤ ਵਰਗ, ਆਦਿ ਵਾਸੀ ਜਾਂ ਗਰੀਬ ਔਰਤ ਹੋਵੇ। ਫਿਰ ਤਾਂ ਉਸ ਨੂੰ ਆਪਣਾ ਅਸਤਿੱਤਵ ਰੱਖਣ ਦਾ ਕੋਈ ਹੱਕ ਹੀ ਨਹੀਂ ਜਿਸਦੀ ਜ਼ਿੰਦਾ ਮਿਸਾਲ ਸਾਡੇ ਸਾਹਮਣੇ ਪਿਛਲੇ ਸਾਲਾਂ ਵਿੱਚ ਵਾਪਰੀਆਂ ਘਟਨਾਵਾਂ ਹਨ। ਭਾਰਤ ਜਾਂ ਉਸ ਵਰਗੇ ਦੇਸ਼ਾਂ ਵਿੱਚ ਤਾਂ ਕਾਨੂੰਨ ਵਰਗੀ ਕੋਈ ਚੀਜ਼ ਹੀ ਨਹੀਂ ਜਿਸ ਸਦਕਾ ਔਰਤ ਸੁਰਖਿਅਤ ਹੋਵੇ ਜਿੱਥੇ ਮਿਲਟਰੀ ਜਾਂ ਪੁਲੀਸ ਨੇ ਹੀ ਅਨੇਕਾਂ ਆਦਿ ਵਾਸੀ ਔਰਤਾਂ ਨਾਲ ਜੁਲਮ ਕੀਤੇ ਪਰ ਕਨੇਡਾ ਵਰਗੇ ਅਗਾਂਹਵਧ ਦੇਸ਼ ਵਿੱਚ ਜਿੱਥੇ ਅੰਕਿਅਤਾਂ ਦੇ ਹਿਸਾਬ ਨਾਲ ਇਕੱਲੇ ਬੀ. ਸੀ. ਵਿੱਚ

400 ਸੌ ਤੋਂ ਵੱਧ ਆਦਿ-ਵਾਸੀ ਔਰਤਾਂ ਨੂੰ ਮਾਰ ਕੇ ਖਪਾ ਦਿੱਤਾ ਜਾਂਦਾ ਤੇ ਉਹਨਾਂ ਕੇਸਾਂ ਦੀ ਸੁਣਵਾਈ ਸਾਲਾਂ ਵੱਧੀ ਕੋਰਟਾਂ ਵਿੱਚ ਰੁਲਦੀ ਰਹਿੰਦੀ ਹੈ। ਕੀ ਇਸ ਨੂੰ ਔਰਤ ਦੀ ਅਜਾਦੀ ਕਹਿ ਸਕਦੇ ਹਾਂ ?

ਇਸ ਤਰ੍ਹਾਂ ਲੱਗਦਾ ਹੈ ਕਿ ਇੱਕ ਸਦੀ ਤੋਂ ਵੱਧ ਸਮਾਂ ਲੰਘ ਜਾਣ ਤੇ ਵੀ ਔਰਤ ਦਾ ਸ਼ੋਸ਼ਣ ਉਵੇਂ ਹੀ ਹੈ ਪਰ ਪੂਜੀਵਾਦੀ ਸਮਾਜ ਨੇ ਇਸਦੇ ਅਰਥ ਬਦਲ ਦਿੱਤੇ ਹਨ। ਪਹਿਲਾਂ ਔਰਤ ਨੂੰ ਆਪਣੀ ਕਿਰਤ ਸਕਤੀ ਦੀ ਲੁੱਟ ਸਾਹਮਣੇ ਨਜ਼ਰ ਆਉਂਦੀ ਸੀ ਪਰ ਹੁਣ ਇਹ ਅਸਿੱਧੀ ਲੁੱਟ ਦੀ ਨਿੱਜੀ ਇਜਾਰੇਦਾਰੀ ਦੀ ਲਪੇਟ ਵਿੱਚ ਇੱਕ ਮੁਹਰੇ ਵਜੋਂ ਵਿਚਰ ਰਹੀ ਹੈ। ਪੁਸ਼ਨ ਪੈਦਾ ਹੁੰਦਾ ਹੈ ਕਿ ਉਸ ਦਾ ਸਮਾਜਿਕ ਗਿਆਨ, ਸਮਾਜਿਕ ਕਦਰਾਂ ਕੀਮਤਾਂ ਅਤੇ ਸਮਾਜਿਕ ਚੇਤਨਤਾ ਕਿੱਥੇ ਖੜ੍ਹੀ ਹੈ ? ਇਹ ਵੀ ਦੇਖਣਾ ਹੈ ਕਿ ਉਸ ਖਿੱਤੇ ਦਾ ਸਾਹਿਤ, ਸੰਗੀਤ, ਗੀਤਕਾਰੀ, ਕਿੱਸੇ ਫਿਲਮਾਂ, ਸੰਚਾਰ ਸਾਧਨ, ਲੋਕ ਤੱਬ, ਮੀਡੀਆ ਆਦਿ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਲਿੰਗਕ ਸ਼ੋਸ਼ਣ ਦੇ ਪੱਖ ਵਿੱਚ ਤਾਂ ਨਹੀਂ ਭੁਗਤ ਰਿਹਾ ਅਗਰ ਅਜਿਹਾ ਹੋ ਰਿਹਾ ਹੈ ਤਾਂ ਔਰਤ ਦੀ ਅਜਾਦੀ ਦਾ ਪੰਨਾ ਇਹੋ ਜਿਹੇ ਸਮਾਜ ਵਿੱਚ ਉਜਾਗਰ ਹੋਣਾ ਨਾਮੁਕਿਨ ਹੈ। ਸੱਤਾ ਪ੍ਰਾਪਤੀ ਦੀ ਇਹ ਪ੍ਰਕਿਰਿਆ ਆਰਥਿਕ ਇਜਾਰੇਦਾਰੀ, ਬੱਧਿਕ ਨਿਪੁੰਨਸਕਤਾ, ਧਾਰਮਿਕ ਫਿਰਕਾਪ੍ਰਸਤੀ, ਸਮਾਜਿਕ ਵਿਤਕਰਿਆਂ ਤੇ ਸਭਿਆਚਾਰਕ ਅਰਾਜਕਤਾ ਤੋਂ ਬਿਨ੍ਹਾਂ ਸੰਭਵ ਨਹੀਂ ਇਸ ਕਰਕੇ ਹੀ ਇਹੋ ਜਿਹੇ ਸਿਸਟਮ ਨੂੰ ਭਾਂਜ ਦੇਣ ਦੀ ਲੋੜ ਹੈ। ਪ੍ਰੰਪਰਾਵਾਦੀ ਸਿਸਟਮ ਜੋ ਕਿ ਰਾਜ, ਪਰਿਵਾਰ ਤੇ ਸਮਾਜ ਦੇ ਅਸੂਲਾਂ ਤੇ ਅਧਾਰਤ ਹੈ ਉਥੇ ਔਰਤਾਂ ਵਿੱਚ ਸਮੂਹਕਿਤਾ ਤੇ ਸਮਾਨਤਾ ਦਾ ਵਾਤਾਵਰਣ ਸਿਰਜਣ ਸਬੰਧੀ ਚੇਤਨਤਾ ਪੈਦਾ ਕਰਨ ਦੀ ਲੋੜ ਹੈ ਤਾਂ ਕਿ ਵਿਅਕਤੀਗਤ ਹਿੱਤਾਂ ਨੂੰ ਉਹਲੇ ਕਰਕੇ ਸਮਾਜਕ, ਸਮੂਹਕ ਹਿੱਤਾਂ ਦੀ ਪੈਰੂਵੀ ਕਰ ਸਕਣ। ਉਹਨਾਂ ਵਿੱਚੋਂ ਖਤਮ ਹੋ ਰਹੀ ਸੰਵੇਦਨਸ਼ੀਲਤਾ, ਬੱਚੇ ਪੈਦਾ ਕਰਨ ਦੀ ਰੁਚੀ, ਸਹਿਣਸ਼ੀਲਤਾ ਤੇ ਉਸਦਾ ਵਿਅਕਤੀਤਵ ਜਿੰਦਾ ਰਹਿ ਸਕੇ। ਕੁੱਝ ਲੋਕਾਂ ਵਲੋਂ ਔਰਤ ਦੀ ਅਜਾਦੀ ਦੀ ਲੜਾਈ ਨੂੰ ਸਿਰਫ ਮਰਦ ਤੋਂ ਅਜਾਦੀ ਦੀ ਲੜਾਈ ਦਰਸਾ ਕੇ ਔਰਤ ਨੂੰ ਮਰਦ ਦੇ ਨਾਲ ਲੜਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਸ ਕਰਕੇ ਰਿਸਤਿਆਂ ਦੇ ਵਿੱਚ ਕੁੱਤੱਛਣ ਆ ਰਹੀ ਹੈ ਪਰ ਇਹ ਪੂਜੀਵਾਦ ਦੀ ਕੋਡੀ ਚਾਲ ਹੈ ਜਿਸ ਨੂੰ ਸਮਝਣ ਦੀ ਲੋੜ ਹੈ ਪਰ ਸਿਆਸੀ ਚੇਤਨਤਾ ਤੋਂ ਵਿਹੁਣੀ ਲੋਕਾਈ ਜਮਹੂਰੀਅਤ ਲਈ ਆਪਣੇ ਹੱਕਾਂ ਤੇ ਫਰਜ਼ਾਂ ਨੂੰ ਅਣਗੋਲਿਆ ਕਰਕੇ ਸਾਰੀ ਉਮਰ ਕੁੱਲੀ, ਗੁੱਲੀ ਤੇ ਜੁੱਲੀ ਲਈ ਹੀ ਜੁਝਦੀ ਮਰ ਜਾਂਦੀ ਹੈ। ਹੁਣ ਸਮਾਂ ਹੈ ਕਿ ਔਰਤ ਤੇ ਮਰਦ ਨੂੰ ਇਕੱਠੇ ਹੋ ਕੇ ਸਿਆਸੀ ਸੁਝ ਬੂਝ ਨਾਲ ਆਪਣੇ ਅਸਲੀ ਦੁਸ਼ਮਣ ਜਿਸਨੇ ਸਾਰੀ ਲੋਕਾਈ ਨੂੰ ਗੁੰਮਰਾਹ ਕੀਤਾ ਹੋਇਆ ਹੈ, ਉਸਨੂੰ ਆੜੇ ਹੱਥੀਂ ਲੈਣ ਤਾਂ ਹੀ ਇਹ ਲੁੱਟ ਖਸੁੱਟ ਦਾ ਪ੍ਰਬੰਧ ਖਤਮ ਹੋਵੇਗਾ ਅਤੇ ਮਨੁੱਖ ਆਪਣੀ ਅਜਾਦੀ ਨੂੰ ਮਾਣ ਸਕੇਗਾ। ਇਸ ਲਈ ਸਾਨੂੰ ਸਾਰਿਆਂ ਨੂੰ ਅੱਜ ਦੇ ਦਿਨ ਤੇ ਆਪਸ ਵਿੱਚ ਸੰਵਾਦ ਰਚਾਉਣ ਦਾ ਢੁੱਕਵਾਂ ਸਮਾਂ ਹੈ, ਇਹੀ ਸਾਡੀਆਂ ਸਮੱਸਿਆਵਾਂ ਦਾ ਸੰਪੂਰਨ ਹੱਲ ਹੈ। ਅੱਜ ਦੇ ਦਿਨ ਤੇ ਆਓ ਰਲ ਕੇ ਬੈਠੀਏ ਆਪਸ ਵਿੱਚ ਸੰਵਾਦ ਰਚਾ ਕੇ ਮੁਕਤੀ ਦਾ ਰਾਹ ਲੱਭੀਏ ਤੇ ਇਤਿਹਾਸ ਵਿੱਚ ਆਪਣੇ ਹੱਕਾਂ ਲਈ ਕੁਰਬਾਨੀ ਦੇਣ ਵਾਲੀਆਂ ਔਰਤਾਂ ਨੂੰ ਸ਼ਰਧਾਂਜਲੀ ਦੇਈਏ ਅਤੇ ਉਹਨਾਂ ਦੀ ਕੁਰਬਾਨੀ ਨੂੰ ਅਜਾਂਈ ਨਾ ਜਾਣ ਦੇਈਏ।